

# ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ

ਅਨੁਲੱਗ-1

## ਸੈਲਫ ਅਪੈਜ਼ਲ ਫਾਰਮ

..... ਵਿਭਾਗ ਦੇ ਗੁੱਪ ਏ. ਬੀ. ਅਤੇ ਸੀ. ਦੇ ਅਧਿਕਾਰੀਆਂ/ਕਰਮਚਾਰੀਆਂ ਦੀ  
ਸਲਾਨਾ ਕਾਰਗੁਜ਼ਾਰੀ ਮੁਲਾਂਕਣ ਰਿਪੋਰਟ ਲਈ ਸਮਾਂ/ਸਾਲ ..... ਦੀ ਰਿਪੋਰਟ।

ਨਿੱਜੀ ਡਾਟਾ:

ਭਾਗ-1

1	ਅਧਿਕਾਰੀ/ਕਰਮਚਾਰੀ ਦਾ ਨਾਮ ਅਤੇ iHRMS code	
2	ਜਨਮ ਮਿਤੀ	.....(ਸਬਦਾਂ ਵਿਚ) .....
3	ਅਸਾਮੀ ਜਿਸ ਤੇ ਕੰਮ ਕਰਦਾ ਹੈ	
4	ਮੌਜੂਦਾ ਗ੍ਰੇਡ ਵਿਚ ਲਗਾਤਾਰ ਨਿਯੁਕਤੀ ਦੀ ਮਿਤੀ ਅਤੇ ਗਰੇਡ	
5	ਮੌਜੂਦਾ ਵਿਭਾਗ/ਸਾਖਾ ਦਾ ਨਾਮ ਅਤੇ ਤੈਨਾਤੀ ਦੀ ਮਿਤੀ	
6	ਸਾਲ ਦੌਰਾਨ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਦਾ ਸਮਾਂ (ਟ੍ਰੈਨਿੰਗ ਆਦਿ ਦਾ ਸਮਾਂ ਵੀ ਸਪੱਸ਼ਟ ਕੀਤਾ ਜਾਵੇ)	
7	ਪ੍ਰਾਪਤੀ ਰਿਟਰਨ ਭਰਨ ਦੀ ਮਿਤੀ	
8	ਉ) ਕੀ ਅਧਿਕਾਰੀ/ਕਰਮਚਾਰੀ ਨੇ ਪੀ. ਆਰ. ਵੀਜਾ/ਗਰੀਨ ਕਾਰਡ/ਇਮੀਗਰੇਸ਼ਨ ਸਟੇਟਸ ਪ੍ਰਾਪਤ ਕੀਤਾ ਹੋਇਆ ਹੈ? ਅ) ਜੇਕਰ ਹਾਂ, ਤਾਂ ਅਧਿਕਾਰੀ/ਕਰਮਚਾਰੀ ਵੱਲੋਂ ਕਿਸ ਦੇਸ਼ ਦੀ ਪੀ. ਆਰ. ਵੀਜਾ/ਗਰੀਨ ਕਾਰਡ/ਇਮੀਗਰੇਸ਼ਨ ਸਟੇਟਸ ਪ੍ਰਾਪਤ ਕੀਤਾ ਹੋਇਆ ਹੈ ਅਤੇ ਕਿਸ ਮਿਤੀ ਨੂੰ।	

ਤਸਦੀਕ ਕੀਤਾ ਜਾਂਦਾ ਹੈ ਕਿ ਉਪਰੋਕਤ ਦਿੱਤੀ ਸੁਚਨਾ ਸਹੀ/ਦਰਸਤ ਹੈ ਅਤੇ ਮੇਰੇ ਵੱਲੋਂ ਕੋਈ ਸੂਚਨਾ/ਤੱਥ ਲੁਕਾ ਕੇ  
ਨਹੀਂ ਰੱਖਿਆ ਗਿਆ ਹੈ। ਇਹ ਵੀ ਤਸਦੀਕ ਕੀਤਾ ਜਾਂਦਾ ਹੈ ਕਿ ਮੈਂ ਇਸ ਪ੍ਰੋਫਾਰਮੇ ਤੋਂ ਇਲਾਵਾ ਇਸ ਸਮੇਂ ਲਈ  
ਏ.ਪੀ. ਏ. ਆਰ. ਦਾ ਹੋਰ ਪ੍ਰੋਫਾਰਮਾ ਨਹੀਂ ਭਰਿਆ ਹੈ।

ਹਸਤਾਖਰ  
ਮਿਤੀ:

Name & designation of the officer reported upon: \_\_\_\_\_

Period of Report: \_\_\_\_\_

ਭਾਗ-2 (ਨਿੱਜੀ ਮੁਲਾਂਕਣ) ਉਸ ਅਧਿਕਾਰੀ ਵੱਲੋਂ ਭਰਿਆ ਜਾਵੇ, ਜਿਸ ਦੀ ਰਿਪੋਰਟ ਲਿਖੀ ਜਾ ਰਹੀ ਹੈ:-

1	ਡਿਊਟੀ ਦਾ ਸੰਖੇਪ ਵਿਵਰਣ:	
2(a)	ਵਿਭਾਗ ਵੱਲੋਂ ਨਿਰਧਾਰਤ ਕੀਤੇ ਟੀਚੇ:	
2(b)	ਵਿਭਾਗ ਵੱਲੋਂ ਨਿਰਧਾਰਤ ਟੀਚਿਆਂ ਦੀ ਪ੍ਰਾਪਤੀ:	
3	ਡਿਊਟੀ ਨਿਭਾਉਣ ਅਤੇ ਟੀਚਿਆਂ ਦੀ ਪ੍ਰਾਪਤੀ ਵਿਚ ਆਈਅਂ ਔਕੜਾਂ, ਜੇਕਰ ਕੋਈ ਹੋਣ ਤਾਂ	
4	ਨਵੇਂ ਉਪਰਾਲੇ/ਉਦਮ:	
5	ਕੀ ਗਿਆਨ ਵਿੱਚ ਵਾਧੇ ਜਾਂ ਹੁਨਰ ਵਿੱਚ ਨਿਖਾਰ ਲਿਆਉਣ ਲਈ ਕੋਈ ਟ੍ਰੈਨਿੰਗ ਲਈ ਗਈ ਹੈ? ਜੇ ਹਾਂ ਤਾਂ ਵੇਰਵੇ:	

ਸਥਾਨ:

ਮਿਤੀ:

ਹਸਤਾਖਰ  
(ਅਧਿਕਾਰੀ ਜਿਸ ਦੀ ਰਿਪੋਰਟ ਲਿਖੀ ਜਾਣੀ ਹੈ)

Name & designation of the officer reported upon: \_\_\_\_\_

Period of Report: \_\_\_\_\_

(ਰਿਪੋਰਟ ਲਿਖਣ ਤੋਂ ਪਹਿਲਾਂ ਦਿਸ਼ਾਂ ਨਿਰਦੇਸ਼ ਪਿਆਨ ਨਾਲ ਪੜ ਲਏ ਜਾਣ)

ਭਾਗ-3 (ਰਿਪੋਰਟ ਲਿਖਣ ਅਤੇ ਰੀਵਿਊ ਕਰਤਾ ਵਾਲੇ ਅਧਿਕਾਰੀ ਵੱਲੋਂ ਮੁਲਾਅੰਕਣ)

ਰਿਪੋਰਟ ਕਰਤਾ ਅਧਿਕਾਰੀ ਵੱਲੋਂ ਹਰ ਇਕ ਨੁਕਤੇ ਦੀ ਦਰਜਾਬੰਦੀ (grading) ਉਤਮ/ਬਹੁਤ ਅੱਛਾ/ਅੱਛਾ/ਅੱਸਤ ਦਿੱਤੀ ਜਾਵੇ:

ਅਧਿਕਾਰੀ/ਕਰਮਚਾਰੀ ਦੇ ਵਿਅਕਤੀਗਤ ਗੁਣ/ਵਿਸ਼ੇਸ਼ਤਾਵਾਂ ਅਤੇ ਕੀਤੇ ਕੰਮ ਦਾ ਮੁਲਾਅੰਕਣ:

	ਵੱਧ ਤੋਂ ਵੱਧ ਅੰਕਿਕ ਗ੍ਰੇਡਿੰਗ (Numerical grading)	ਰਿਪੋਰਟ ਕਰਤਾ ਅਧਿਕਾਰੀ ਵੱਲੋਂ ਅੰਕਿਕ ਗ੍ਰੇਡਿੰਗ	ਰਿਪੋਰਟ ਕਰਤਾ ਅਧਿਕਾਰੀ ਦੇ ਹਸਤਾਖਰ	ਰੀਵਿਊ ਕਰਤਾ ਅਧਿਕਾਰੀ ਵੱਲੋਂ ਸੋਧੀ ਗ੍ਰੇਡਿੰਗ ਜੇਕਰ ਉਹ ਰਿਪੋਰਟ ਕਰਤਾ ਨਾਲ ਸਹਿਮਤ ਨਹੀਂ ਹੈ।	ਰਿਪੋਰਟ ਕਰਤਾ ਅਧਿਕਾਰੀ ਦੇ ਹਸਤਾਖਰ	
	1	2	3	4	5	6
1	ਕੰਮ ਪ੍ਰਤੀ ਵਤੀਰਾ, ਜਿੰਮੇਵਾਰੀ ਦੀ ਭਾਵਨਾ ਅਤੇ ਸਮੇਂ ਸਿਰ ਕੰਮ ਨਿਪਟਾਉਣ ਦੀ ਸਮਰੱਥਾ (Attitude towards work, sense of responsibility and ability to dispose work within prescribed time)	0-15				
2	ਸਿੱਖਣ ਦੀ ਭਾਵਨਾ (keenness to learn)	0-10				
3	ਕੰਮ ਦੀ ਗੁਣਵੰਤਾ, ਨਿਪੁੰਨਤਾ ਅਤੇ ਕੰਮ ਦੇ ਖੇਤਰ ਵਿਚ ਰੂਲਾਂ/ ਨਿਯਮਾਂ/ਕੰਮ ਦੇ ਤਰੀਕੇ ਦੀ ਜਾਣਕਾਰੀ ਅਤੇ ਉਨ੍ਹਾਂ ਦੀ ਸਹੀ ਵਰਤੋਂ ਸਬੰਧੀ ਗਿਆਨ (Quality of work, efficiency and knowledge of rules/regulations procedures relating to work and proper application thereof)	0-10				

4	ਅਨੁਸਾਸਨ ਰੱਖਣਾ (Maintenance of discipline)	0-5			
5	ਮੁੱਲਕਣ ਤੇ ਵਿਸ਼ਲੇਸ਼ਣ ਕਰਨ ਦੀ ਸਮਰੱਥਾ (Ability to examine & analysis issues)	0-8			
6	ਕੰਪਿਊਟਰ ਤੇ ਕੰਮ ਕਰਨ ਦੀ ਪ੍ਰਵੀਨਤਾ (Proficiency in computer skills)	0-6			
7	ਪੰਜਾਬੀ ਵਿਚ ਕੰਮ ਕਰਨ ਦੀ ਸਮਰੱਥਾ (Ability to work in Punjabi)	0-6			
8	ਟੀਮ ਦੇ ਤੌਰ ਤੇ ਕੰਮ ਕਰਨ ਦੀ ਸਮਰੱਥਾ ਅਤੇ ਅੰਦਰੂਨੀ ਆਪਸੀ ਸਬੰਧ ( Ability to work as a team and inter-personal relations)	0-5			
9	ਅਲਾਟ ਕੀਤੇ ਗਏ ਕੰਮ/ਟੀਚਿਆਂ ਦੀ ਪ੍ਰਾਪਤੀ (Achievement of targets/tasks allotted)	20			
10	ਤੈਨਾਤੀ ਦੇ ਸਥਾਨ ਤੋਂ ਬਾਹਰ ਦੇ ਹੋਰ ਸਰਕਾਰੀ ਕੰਮ ਜਿਵੇਂ ਕਿ ਕੋਰਟ ਕੇਸ, ਖੇਤਰੀ ਦਫ਼ਤਰਾਂ ਦਾ ਦੌਰਾ, ਅੰਕੜੇ ਇਕੱਤਰ ਕਰਨਾ ਆਦਿ ਸਬੰਧੀ ਯੋਗਦਾਨ(Contibution in disposal of other Government duties outside the place of posting like court case, visit to field offices or collection of data etc.)	10			
11	ਰਿਕਾਰਡ ਦੀ ਸਾਂਭ (Maintenance of record)	5			
	ਕੁੱਲ ਜੋੜ	100			

ਨੋਟ: ਏ.ਪੀ.ਏ.ਆਰ. ਦੇ ਪ੍ਰੋਫਾਰਮੇ ਵਿੱਚ ਹੇਠ ਲਿਖੇ ਅਨੁਸਾਰ ਪ੍ਰਤੀਸ਼ੱਤਤਾ ਦੇ ਅਧਾਰ ਤੇ ਦਰਜਾਬੰਦੀ ਕੀਤੀ ਜਾਵੇ:

ਅੰਕਿਕ ਗਰੇਡਿੰਗ	ਦਰਜਾਬੰਦੀ
81-100%	ਉੱਤਮ
61-80%	ਬਹੁਤ ਅੱਛਾ
51-60%	ਅੱਛਾ
31-50%	ਔਸਤ
30% ਜਾਂ ਘੱਟ	ਔਸਤ ਤੋਂ ਘੱਟ

Name & designation of the officer reported upon: \_\_\_\_\_

Period of Report: \_\_\_\_\_

#### ਭਾਗ-4 ਆਮ (General)

- 1 ਆਮ ਜਨਤਾ ਨਾਲ ਸੰਪਰਕ (ਜਿਥੇ ਕਿਤੇ ਲਾਗੂ ਹੋਵੇ) (ਕ੍ਰਿਪਾ ਕਰਕੇ ਆਮ ਜਨਤਾ ਦੀ ਅਧਿਕਾਰੀ ਤੱਕ ਪਹੁੱਚ (accessibility) ਦੀ ਅਤੇ ਉਨ੍ਹਾਂ ਦੀ ਲੋੜਾਂ ਪ੍ਰਤੀ ਸੰਵਦੇਨਸ਼ੀਲਤਾ ਬਾਰੇ ਟਿੱਪਣੀ ਦਿੱਤੀ ਜਾਵੇ।
- 2 ਕਮਜ਼ੋਰ ਵਰਗਾਂ ਪ੍ਰਤੀ ਵਤੀਰੇ ਬਾਰੇ ਟਿੱਪਣੀ:
- 3 ਟ੍ਰੈਨਿੰਗ (ਅਧਿਕਾਰੀ ਦੇ ਭਵਿੱਖ ਵਿੱਚ ਕੰਮ ਕਾਜ ਨੂੰ ਧਿਆਨ ਵਿੱਚ ਰੱਖਦੇ ਹੋਏ ਉਸ ਦੇ ਕੰਮ ਕਰਨ ਦੀ ਸਮਰੱਥਾ ਵਿੱਚ ਸੁਧਾਰ ਲਿਆਉਣ ਲਈ ਟ੍ਰੈਨਿੰਗ ਦੀ ਮਿਫਾਰਸ਼ ਕੀਤੀ ਜਾਵੇ।)
- 4 ਸਿਹਤ ਦੀ ਸਥਿਤੀ:
- 5 ਦਿਆਨਤਦਾਰੀ (Integrity) ਬਾਰੇ ਟਿੱਪਣੀ:
- 6 ਰਿਪੋਰਟ ਕਰਤਾ ਅਧਿਕਾਰੀ ਵੱਲੋਂ ਕਰਮਚਾਰੀ/ਅਧਿਕਾਰੀ ਦੀ ਸਮਰੱਥਾ ਅਤੇ ਅਸਮਰੱਥਤਾ, ਟੀਚਿਆਂ ਦੀ ਪ੍ਰਾਪਤੀ, ਅਸਾਧਾਰਨ ਪ੍ਰਾਪਤੀਆਂ, ਮਹੱਤਵਪੂਰਨ ਅਸਫਲਤਾਵਾਂ 100 (ਸੌ) ਸਬੰਧੀ ਸਬਦਾਂ ਵਿੱਚ ਵਰਨਣ ਕੀਤਾ ਜਾਵੇ।

ਨੋਟ: ਇਸ ਭਾਗ-4 ਵਿੱਚ ਦਿੱਤੇ ਕਥਨਾਂ ਵਿੱਚ ਕੀ ਪ੍ਰਤੀਕੂਲ ਕਥਨ ਹਨ ਜਾਂ ਨਹੀਂ? (ਇਹ ਕਾਲਮ ਟਿੱਕ ਕਰਨਾ ਲਾਜ਼ਮੀ ਹੈ) Tick (/) ਕੀਤਾ ਜਾਵੇ।

ਹਾਂ       ਜਾਂ       ਨਹੀਂ

Name & designation of the officer reported upon: \_\_\_\_\_

Period of Report: \_\_\_\_\_

6 ਭਾਗ-3 ਵਿੱਚੋਂ ਪ੍ਰਾਪਤ ਕੀਤੇ ਕੁੱਲ ਅੰਕ:

100	
-----	--

7 ਦਿੱਤੀ ਜਾਣ ਵਾਲੀ ਦਰਜਾਬੰਦੀ:

--

ਸਥਾਨ:

ਰਿਪੋਰਟ ਲਿਖਣ ਵਾਲੇ ਅਧਿਕਾਰੀ ਦੇ ਹਸਤਾਖਰ

ਮਿਤੀ:

ਨਾਂ:.....

ਰਿਪੋਰਟ ਅਧੀਨ ਸਮੇਂ ਦੌਰਾਨ ਅਹੁੱਦਾ.....

Name & designation of the officer reported upon: \_\_\_\_\_

Period of Report: \_\_\_\_\_

ਭਾਗ-5

ਰੀਵਿਊ ਕਰਤਾ ਅਧਿਕਾਰੀ ਦੇ ਕਥਨ

- 1 ਰੀਵਿਊ ਕਰਤਾ ਅਧਿਕਾਰੀ ਅਧੀਨ ਕੀਤੇ ਕੰਮ ਦਾ ਸਮਾਂ:
- 2 ਕੀ ਤੁਸੀਂ ਰਿਪੋਰਟ ਕਰਤਾ ਅਧਿਕਾਰੀ ਵੱਲੋਂ ਭਾਗ-3 ਵਿੱਚ ਕੀਤੇ ਮੁੱਲਕਣ ਨਾਲ ਸਹਿਮਤ ਹੋ? ਜੇਕਰ ਨਹੀਂ ਤਾਂ ਭਾਗ-3 ਵਿੱਚ ਉਪਲੱਬਧ ਕਾਲਮ ਵਿੱਚ ਆਪਣਾ ਮੁੱਲਕਣ ਦਰਜ ਕੀਤਾ ਜਾਵੇ।
- 3 ਕੀ ਤੁਸੀਂ ਰਿਪੋਰਟ ਕਰਤਾ ਅਧਿਕਾਰੀ ਵੱਲੋਂ ਭਾਗ-4 ਵਿੱਚ ਦਰਜ ਕੀਤੇ ਕਥਨਾਂ ਨਾਲ ਸਹਿਮਤ ਹੋ? ਜੇਕਰ ਨਹੀਂ ਤਾਂ ਅਸਹਿਮਤੀ ਦੇ ਕਾਰਨ ਵੀ ਦੱਸੋ ਜਾਣ?
- 4 ਰੀਵਿਊ ਕਰਤਾ ਅਧਿਕਾਰੀ ਦੇ ਕਥਨ (ਕ੍ਰਿਪਾ ਕਰਕੇ ਅਧਿਕਾਰੀ ਦੇ ਸਮੁੱਚੇ ਗੁਣਾਂ, ਸਮੇਤ ਸਮਰੱਥਤਾਵਾਂ, ਅਸਮਰੱਥਤਾਵਾਂ ਅਤੇ ਟੀਚਿਆਂ ਦੀ ਪ੍ਰਾਪਤੀਆਂ ਬਾਰੇ ਲਗਭਗ 100 ਸਥਾਨਾਂ ਵਿੱਚ ਵਰਨਣ ਕੀਤਾ ਜਾਵੇ।

5 ਦਿੱਤੀ ਜਾਣ ਵਾਲੀ ਦਰਜਾਬੰਦੀ: \_\_\_\_\_

ਸਥਾਨ:

ਰੀਵਿਊ ਕਰਤਾ ਅਧਿਕਾਰੀ ਦੇ ਹਸਤਾਖਰ

ਮਿਤੀ:

ਨਾਮ:.....

ਰਿਪੋਰਟ ਅਧੀਨ ਸਮੇਂ ਦੌਰਾਨ ਅਹੁੱਦਾ.....

Name & designation of the officer reported upon: \_\_\_\_\_

Period of Report: \_\_\_\_\_

ਭਾਗ-6

ਪ੍ਰਵਾਨ ਕਰਤਾ ਅਧਿਕਾਰੀ ਵੱਲੋਂ ਰਿਪੋਰਟ

- 1 ਕੀ ਪ੍ਰਵਾਨ ਕਰਤਾ ਅਧਿਕਾਰੀ ਰਿਵਿਊ ਕਰਤਾ ਅਧਿਕਾਰੀ ਵੱਲੋਂ ਦਿੱਤੀ ਗਰੇਡਿੰਗ ਨਾਲ ਸਹਿਮਤ ਹਨ। ਜੇਕਰ ਨਹੀਂ ਤਾਂ ਸੋਧੀ ਗਰੇਡਿੰਗ ਦੱਸੀ ਜਾਵੇ।

\_\_\_\_\_

ਅਸਹਿਮਤੀ ਦੇ ਕਾਰਨ ਵੀ ਦੱਸੇ ਜਾਣ:-

- 2 ਕੀ ਕੋਈ ਐਡਵਰਸ ਰਿਮਾਰਕਸ ਅਧਿਕਾਰੀ ਨੂੰ ਕੰਨਵੇਂ ਕਰਨੇ ਲੋੜੀਂਦੇ ਹਨ? ਜੇ ਹਾਂ ਤਾਂ ਇਸ ਦਾ ਸੰਖੇਪ ਸਾਰ ਦਿੱਤਾ ਜਾਵੇ।

\_\_\_\_\_

- 3 ਦਿੱਤੀ ਜਾਣ ਵਾਲੀ (Final) ਅੰਤਮ  
ਦਰਜਾਬੰਦੀ:-

\_\_\_\_\_

ਸਥਾਨ:

ਪ੍ਰਵਾਨ ਕਰਤਾ ਅਧਿਕਾਰੀ ਦੇ ਹਸਤਾਖਰ

ਮਿਤੀ:

ਨੰ:.....

ਰਿਪੋਰਟ ਅਧੀਨ ਸਮੇਂ ਦੌਰਾਨ ਅਹੁੱਦਾ.....